

 Print Page

Sri Guru Granth Sahib

Displaying 156 of

ਏਕਸੁ ਚਰਣੀ ਜੇ ਚਿਤੁ ਲਾਵਹਿ ਲਬਿ ਲੋਭਿ ਕੀ ਧਾਵਸਿਤਾ ॥੩॥

Eaekas Charanee Jae Chith Laavehi Lab Lobh Kee Dhhaavasithaa ||3||

If you focus your consciousness on the Feet of the One Lord, what reason would you have to chase after greed? ||3||

ਗਉੜੀ (ਮਃ ੧) (੧੫) ੩:੨ - ਗੁਰੂ ਗ੍ਰੰਥ ਸਾਹਿਬ : ਅੰਗ ੧੫੬ ਪੰ. ੧

Raag Gauri Chaytee Guru Nanak Dev

ਜਪਸਿ ਨਿਰੰਜਨੁ ਰਚਸਿ ਮਨਾ ॥

Japas Niranjan Rachas Manaa ||

Meditate on the Immaculate Lord, and saturate your mind with Him.

ਗਉੜੀ (ਮਃ ੧) (੧੫) ੧:੧੨ - ਗੁਰੂ ਗ੍ਰੰਥ ਸਾਹਿਬ : ਅੰਗ ੧੫੬ ਪੰ. ੧

Raag Gauri Chaytee Guru Nanak Dev

ਕਾਹੇ ਬੋਲਹਿ ਜੋਗੀ ਕਪਟੁ ਘਨਾ ॥੧॥ ਰਹਾਉ ॥

Kaahae Bolehi Jogee Kapatt Ghanaa ||1|| Rehaao ||

Why, O Yogi, do you make so many false and deceptive claims? ||1||Pause||

ਗਉੜੀ (ਮਃ ੧) (੧੫) ੧:੧੨ - ਗੁਰੂ ਗ੍ਰੰਥ ਸਾਹਿਬ : ਅੰਗ ੧੫੬ ਪੰ. ੨

Raag Gauri Chaytee Guru Nanak Dev

ਕਾਇਆ ਕਮਲੀ ਹੰਸੁ ਇਆਣਾ ਮੇਰੀ ਮੇਰੀ ਕਰਤ ਬਿਹਾਣੀਤਾ ॥

Kaaeiaa Kamalee Hans Eiaanaa Maeree Maeree Karath Bihaaneethaa ||

The body is wild, and the mind is foolish. Practicing egotism, selfishness and conceit, your life is passing away.

ਗਉੜੀ (ਮਃ ੧) (੧੫) ੮:੧ - ਗੁਰੂ ਗ੍ਰੰਥ ਸਾਹਿਬ : ਅੰਗ ੧੫੬ ਪੰ. ੨

Raag Gauri Chaytee Guru Nanak Dev

ਪ੍ਰਣਵਤਿ ਨਾਨਕੁ ਨਾਗੀ ਦਾਝੈ ਫਿਰਿ ਪਾਛੈ ਪਛੁਤਾਣੀਤਾ ॥੪॥੩॥੧੫॥

Pranavath Naanak Naagee Dhaajhai Fir Paashhai Pashhuthaaneethaa ||4||3||15||

Prays Nanak, when the naked body is cremated, then you will come to regret and repent. ||4||3||15||

ਗਉੜੀ (ਮਃ ੧) (੧੫) ੮:੨ - ਗੁਰੂ ਗ੍ਰੰਥ ਸਾਹਿਬ : ਅੰਗ ੧੫੬ ਪੰ. ੩

Raag Gauri Chaytee Guru Nanak Dev

ਗਉੜੀ ਚੇਤੀ ਮਹਲਾ ੧ ॥

Gourree Chaethee Mehalaa 1 ||

Gauree Chaytee, First Mehl:

ਗਉੜੀ (ਮਃ ੧) ਗੁਰੂ ਗ੍ਰੰਥ ਸਾਹਿਬ ਅੰਗ ੧੫੬

ਅਉਖਧ ਮੰਤ੍ਰ ਮੂਲੁ ਮਨ ਏਕੈ ਜੇ ਕਰਿ ਦ੍ਰਿੜੁ ਚਿਤੁ ਕੀਜੈ ਰੇ ॥

Aoukhadhh Manthr Mool Man Eaekai Jae Kar Dhrirr Chith Keejai Rae ||

O mind, there is only the One medicine, mantra and healing herb - center your consciousness firmly on the One Lord.

ਗਉੜੀ (ਮਃ ੧) (੧੬) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੫੬ ਪੰ. ੩

Raag Gauri Chaytee Guru Nanak Dev

ਜਨਮ ਜਨਮ ਕੇ ਪਾਪ ਕਰਮ ਕੇ ਕਾਟਨਹਾਰਾ ਲੀਜੈ ਰੇ ॥੧॥

Janam Janam Kae Paap Karam Kae Kaattanehaaraa Leejai Rae ||1||

Take to the Lord, the Destroyer of the sins and karma of past incarnations. ||1||

ਗਉੜੀ (ਮਃ ੧) (੧੬) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੫੬ ਪੰ. ੪

Raag Gauri Chaytee Guru Nanak Dev

ਮਨ ਏਕੋ ਸਾਹਿਬੁ ਭਾਈ ਰੇ ॥

Man Eaeko Saahib Bhaaee Rae ||

The One Lord and Master is pleasing to my mind.

ਗਉੜੀ (ਮਃ ੧) (੧੬) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੫੬ ਪੰ. ੫

Raag Gauri Chaytee Guru Nanak Dev

ਤੇਰੇ ਤੀਨਿ ਗੁਣਾ ਸੰਸਾਰਿ ਸਮਾਵਹਿ ਅਲਖੁ ਨ ਲਖਣਾ ਜਾਈ ਰੇ ॥੧॥ ਰਹਾਉ ॥

Thaerae Theen Gunaa Sansaar Samaavehi Alakh N Lakhanaa Jaaee Rae ||1|| Rehaao ||

In Your three qualities, the world is engrossed; the Unknowable cannot be known. ||1||Pause||

ਗਉੜੀ (ਮਃ ੧) (੧੬) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੫੬ ਪੰ. ੫

Raag Gauri Chaytee Guru Nanak Dev

ਸਕਰ ਖੰਡੁ ਮਾਇਆ ਤਨਿ ਮੀਠੀ ਹਮ ਤਉ ਪੰਡ ਉਚਾਈ ਰੇ ॥

Sakar Khandd Maaeiaa Than Meethee Ham Tho Pandd Ouchaaee Rae ||

Maya is so sweet to the body, like sugar or molasses. We all carry loads of it.

ਗਉੜੀ (ਮਃ ੧) (੧੬) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੧੫੬ ਪੰ. ੬

Raag Gauri Chaytee Guru Nanak Dev

ਰਾਤਿ ਅਨੇਰੀ ਸੂਝਸਿ ਨਾਹੀ ਲਜੁ ਟੂਕਸਿ ਮੂਸਾ ਭਾਈ ਰੇ ॥੨॥

Raath Anaeree Soojhas Naahee Laj Ttookas Moosaa Bhaaee Rae ||2||

In the dark of the night, nothing can be seen. The mouse of death is gnawing away at the rope of life, O Siblings of Destiny! ||2||

ਗਉੜੀ (ਮਃ ੧) (੧੬) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੧੫੬ ਪੰ. ੬

Raag Gauri Chaytee Guru Nanak Dev

ਮਨਮੁਖਿ ਕਰਹਿ ਤੇਤਾ ਦੁਖੁ ਲਾਗੈ ਗੁਰਮੁਖਿ ਮਿਲੈ ਵਡਾਈ ਰੇ ॥

Manamukh Karehi Thaethaa Dhukh Laagai Guramukh Milai Vaddaaee Rae ||

As the self-willed manmukhs act, they suffer in pain. The Gurmukh obtains honor and greatness.

ਗਉੜੀ (ਮਃ ੧) (੧੬) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੧੫੬ ਪੰ. ੭

Raag Gauri Chaytee Guru Nanak Dev

ਜੋ ਤਿਨਿ ਕੀਆ ਸੋਈ ਹੋਆ ਕਿਰਤੁ ਨ ਮੇਟਿਆ ਜਾਈ ਰੇ ॥੩॥

Jo Thin Keeaa Soee Hoaa Kirath N Maettiaa Jaaee Rae ||3||

Whatever He does, that alone happens; past actions cannot be erased. ||3||

ਗਉੜੀ (ਮਃ ੧) (੧੬) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੧੫੬ ਪੰ. ੭

Raag Gauri Chaytee Guru Nanak Dev

ਸੁਭਰ ਭਰੇ ਨ ਹੋਵਹਿ ਉਣੇ ਜੋ ਰਾਤੇ ਰੰਗੁ ਲਾਈ ਰੇ ॥

Subhar Bharae N Hovehi Oonae Jo Raathae Rang Laaee Rae ||

Those who are imbued with, and committed to the Lord's Love, are filled to overflowing; they never lack anything.

ਗਉੜੀ (ਮਃ ੧) (੧੬) ੪:੧ - ਗੁਰੂ ਗ੍ਰੰਥ ਸਾਹਿਬ: ਅੰਗ ੧੫੬ ਪੰ. ੮

Raag Gauri Chaytee Guru Nanak Dev

ਤਿਨ ਕੀ ਪੰਕ ਹੋਵੈ ਜੇ ਨਾਨਕੁ ਤਉ ਮੂੜਾ ਕਿਛੁ ਪਾਈ ਰੇ ॥੪॥੪॥੧੬॥

Thin Kee Pank Hovai Jae Naanak Tho Mooraa Kishh Paaee Rae ||4||4||16||

If Nanak could be the dust of their feet, then he, the ignorant one, might also obtain some. ||4||4||16||

ਗਉੜੀ (ਮਃ ੧) (੧੬) ੪:੨ - ਗੁਰੂ ਗ੍ਰੰਥ ਸਾਹਿਬ: ਅੰਗ ੧੫੬ ਪੰ. ੮

Raag Gauri Chaytee Guru Nanak Dev

ਗਉੜੀ ਚੇਤੀ ਮਹਲਾ ੧ ॥

Gourree Chaethee Mehalaa 1 ||

Gauree Chaytee, First Mehl:

ਗਉੜੀ (ਮਃ ੧) ਗੁਰੂ ਗ੍ਰੰਥ ਸਾਹਿਬ ਅੰਗ ੧੫੬

ਕਤ ਕੀ ਮਾਈ ਬਾਪੁ ਕਤ ਕੇਰਾ ਕਿਦੂ ਥਾਵਹੁ ਹਮ ਆਏ ॥

Kath Kee Maaee Baap Kath Kaeraa Kidhoo Thhaavahu Ham Aaeae ||

Who is our mother, and who is our father? Where did we come from?

ਗਉੜੀ (ਮਃ ੧) (੧੭) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੫੬ ਪੰ. ੯

Raag Gauri Chaytee Guru Nanak Dev

ਅਗਨਿ ਬਿੰਬ ਜਲ ਭੀਤਰਿ ਨਿਪਜੇ ਕਾਹੇ ਕੰਮਿ ਉਪਾਏ ॥੧॥

Agan Binb Jal Bheethar Nipajae Kaahae Kanm Oupaaee ||1||

We are formed from the fire of the womb within, and the bubble of water of the sperm. For what purpose are we created? ||1||

ਗਉੜੀ (ਮਃ ੧) (੧੭) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੫੬ ਪੰ. ੧੦

Raag Gauri Chaytee Guru Nanak Dev

ਮੇਰੇ ਸਾਹਿਬਾ ਕਉਣੁ ਜਾਣੈ ਗੁਣ ਤੇਰੇ ॥

Maerae Saahibaa Koun Jaanai Gun Thaerae ||

O my Master, who can know Your Glorious Virtues?

ਗਉੜੀ (ਮਃ ੧) (੧੭) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੫੬ ਪੰ. ੧੦

Raag Gauri Chaytee Guru Nanak Dev

ਕਹੇ ਨ ਜਾਨੀ ਅਉਗਣ ਮੇਰੇ ॥੧॥ ਰਹਾਉ ॥

Kehae N Jaanee Aougan Maerae ||1|| Rehaao ||

My own demerits cannot be counted. ||1||Pause||

ਗਉੜੀ (ਮਃ ੧) (੧੭) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੫੬ ਪੰ. ੧੧

Raag Gauri Chaytee Guru Nanak Dev

ਕੇਤੇ ਰੁਖ ਬਿਰਖ ਹਮ ਚੀਨੇ ਕੇਤੇ ਪਸੂ ਉਪਾਏ ॥

Kaethae Rukh Birakh Ham Cheenae Kaethae Pasoo Oupaaeae ||

I took the form of so many plants and trees, and so many animals.

ਗਉੜੀ (ਮਃ ੧) (੧੭) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੧੫੬ ਪੰ. ੧੧

Raag Gauri Chaytee Guru Nanak Dev

ਕੇਤੇ ਨਾਗ ਕੁਲੀ ਮਹਿ ਆਏ ਕੇਤੇ ਪੰਖ ਉਡਾਏ ॥੨॥

Kaethae Naag Kulee Mehi Aaeae Kaethae Pankh Ouddaaeae ||2||

Many times I entered the families of snakes and flying birds. ||2||

ਗਉੜੀ (ਮਃ ੧) (੧੭) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੧੫੬ ਪੰ. ੧੧

Raag Gauri Chaytee Guru Nanak Dev

ਹਟ ਪਟਣ ਬਿਜ ਮੰਦਰ ਭੰਨੈ ਕਰਿ ਚੋਰੀ ਘਰਿ ਆਵੈ ॥

Hatt Pattan Bij Mandhar Bhannai Kar Choree Ghar Aavai ||

I broke into the shops of the city and well-guarded palaces; stealing from them, I snuck home again.

ਗਉੜੀ (ਮਃ ੧) (੧੭) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੧੫੬ ਪੰ. ੧੨

Raag Gauri Chaytee Guru Nanak Dev

ਅਗਹੁ ਦੇਖੈ ਪਿਛਹੁ ਦੇਖੈ ਤੁਝ ਤੇ ਕਹਾ ਛਪਾਵੈ ॥੩॥

Agahu Dhaekhai Pishhahu Dhaekhai Thujh Thae Kehaa Shhapaavai ||3||

I looked in front of me, and I looked behind me, but where could I hide from You? ||3||

ਗਉੜੀ (ਮਃ ੧) (੧੭) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੧੫੬ ਪੰ. ੧੨

Raag Gauri Chaytee Guru Nanak Dev

ਤਟ ਤੀਰਥ ਹਮ ਨਵ ਖੰਡ ਦੇਖੇ ਹਟ ਪਟਣ ਬਾਜਾਰਾ ॥

Thatt Theerathh Ham Nav Khandd Dhaekhae Hatt Pattan Baajaaraa ||

I saw the banks of sacred rivers, the nine continents, the shops and bazaars of the cities.

ਗਉੜੀ (ਮਃ ੧) (੧੭) ੮:੧ - ਗੁਰੂ ਗ੍ਰੰਥ ਸਾਹਿਬ: ਅੰਗ ੧੫੬ ਪੰ. ੧੩

Raag Gauri Chaytee Guru Nanak Dev

ਲੈ ਕੈ ਤਕੜੀ ਤੋਲਣਿ ਲਾਗਾ ਘਟ ਹੀ ਮਹਿ ਵਣਜਾਰਾ ॥੪॥

Lai Kai Thakarree Tholan Laagaa Ghatt Hee Mehi Vanajaaraa ||4||

Taking the scale, the merchant begins to weigh his actions within his own heart. ||4||

ਗਉੜੀ (ਮਃ ੧) (੧੭) ੮:੨ - ਗੁਰੂ ਗ੍ਰੰਥ ਸਾਹਿਬ: ਅੰਗ ੧੫੬ ਪੰ. ੧੩

Raag Gauri Chaytee Guru Nanak Dev

ਜੇਤਾ ਸਮੁੰਦੁ ਸਾਗਰੁ ਨੀਰਿ ਭਰਿਆ ਤੇਤੇ ਅਉਗਣ ਹਮਾਰੇ ॥

Jaethaa Samundh Saagar Neer Bhariaa Thaethae Aougan Hamaarae ||

As the seas and the oceans are overflowing with water, so vast are my own sins.

ਗਉੜੀ (ਮਃ ੧) (੧੭) ੪:੧ - ਗੁਰੂ ਗ੍ਰੰਥ ਸਾਹਿਬ: ਅੰਗ ੧੫੬ ਪੰ. ੧੪

Raag Gauri Chaytee Guru Nanak Dev

ਦਇਆ ਕਰਹੁ ਕਿਛੁ ਮਿਹਰ ਉਪਾਵਹੁ ਡੁਬਦੇ ਪਥਰ ਤਾਰੇ ॥੫॥

Dhaeiaa Karahu Kishh Mihar Oupaavahu Ddubadhae Pathhar Thaarae ||5||

Please, shower me with Your Mercy, and take pity upon me. I am a sinking stone - please carry me across! ||5||

ਗਉੜੀ (ਮਃ ੧) (੧੭) ੪:੨ - ਗੁਰੂ ਗ੍ਰੰਥ ਸਾਹਿਬ: ਅੰਗ ੧੫੬ ਪੰ. ੧੫

Raag Gauri Chaytee Guru Nanak Dev

ਜੀਅਤਾ ਅਗਨਿ ਬਰਾਬਰਿ ਤਪੈ ਭੀਤਰਿ ਵਗੈ ਕਾਤੀ ॥

Jeearraa Agan Baraabar Thapai Bheethar Vagai Kaathee ||

My soul is burning like fire, and the knife is cutting deep.

ਗਉੜੀ (ਮਃ ੧) (੧੭) ੬:੧ - ਗੁਰੂ ਗ੍ਰੰਥ ਸਾਹਿਬ: ਅੰਗ ੧੫੬ ਪੰ. ੧੫

Raag Gauri Chaytee Guru Nanak Dev

ਪ੍ਰਣਵਤਿ ਨਾਨਕੁ ਹੁਕਮੁ ਪਛਾਣੈ ਸੁਖੁ ਹੋਵੈ ਦਿਨੁ ਰਾਤੀ ॥੬॥੫॥੧੭॥

Pranavath Naanak Hukam Pashhaanai Sukh Hovai Dhin Raathee ||6||5||17||

Prays Nanak, recognizing the Lord's Command, I am at peace, day and night. ||6||5||17||

ਗਉੜੀ (ਮਃ ੧) (੧੭) ੬:੨ - ਗੁਰੂ ਗ੍ਰੰਥ ਸਾਹਿਬ: ਅੰਗ ੧੫੬ ਪੰ. ੧੬

Raag Gauri Chaytee Guru Nanak Dev

ਗਉੜੀ ਬੈਰਾਗਣਿ ਮਹਲਾ ੧ ॥

Gourree Bairaagan Mehalaa 1 ||

Gauree Bairaagan, First Mehl:

ਗਉੜੀ (ਮਃ ੧) ਗੁਰੂ ਗ੍ਰੰਥ ਸਾਹਿਬ ਅੰਗ ੧੫੬

ਰੈਣਿ ਗਵਾਈ ਸੋਇ ਕੈ ਦਿਵਸੁ ਗਵਾਇਆ ਖਾਇ ॥

Rain Gavaaee Soe Kai Dhivas Gavaaeiaa Khaae ||

The nights are wasted sleeping, and the days are wasted eating.

ਗਉੜੀ (ਮਃ ੧) (੧੮) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੫੬ ਪੰ. ੧੭

Raag Gauri Bairaagan Guru Nanak Dev

ਹੀਰੇ ਜੈਸਾ ਜਨਮੁ ਹੈ ਕਉਡੀ ਬਦਲੇ ਜਾਇ ॥੧॥

Heerae Jaisaa Janam Hai Kouddee Badhalae Jaae ||1||

Human life is such a precious jewel, but it is being lost in exchange for a mere shell. ||1||

ਗਉੜੀ (ਮਃ ੧) (੧੮) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੫੬ ਪੰ. ੧੭

Raag Gauri Bairaagan Guru Nanak Dev

ਨਾਮੁ ਨ ਜਾਨਿਆ ਰਾਮ ਕਾ ॥

Naam N Jaaniaa Raam Kaa ||

You do not know the Name of the Lord.

ਗਉੜੀ (ਮਃ ੧) (੧੮) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੫੬ ਪੰ. ੧੭

Raag Gauri Bairaagan Guru Nanak Dev

ਮੂੜੇ ਫਿਰਿ ਪਾਛੈ ਪਛੁਤਾਹਿ ਰੇ ॥੧॥ ਰਹਾਉ ॥

Moorrae Fir Paashhai Pashhuthaahi Rae ||1|| Rehaao ||

You fool - you shall regret and repent in the end! ||1||Pause||

ਗਉੜੀ (ਮਃ ੧) (੧੮) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੫੬ ਪੰ. ੧੮

Raag Gauri Bairaagan Guru Nanak Dev

ਅਨਤਾ ਧਨੁ ਧਰਣੀ ਧਰੇ ਅਨਤ ਨ ਚਾਹਿਆ ਜਾਇ ॥

Anathaa Dhhan Dhharanee Dhharae Anath N Chaahiaa Jaae ||

You bury your temporary wealth in the ground, but how can you love that which is temporary?

ਗਉੜੀ (ਮਃ ੧) (੧੮) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੧੫੬ ਪੰ. ੧੮

Raag Gauri Bairaagan Guru Nanak Dev

ਅਨਤ ਕਉ ਚਾਹਨ ਜੋ ਗਏ ਸੇ ਆਏ ਅਨਤ ਗਵਾਇ ॥੨॥

Anath Ko Chaahan Jo Geae Sae Aaeae Anath Gavaae ||2||

Those who have departed, after craving for temporary wealth, have returned home without this temporary wealth. ||2||

ਗਉੜੀ (ਮਃ ੧) (੧੮) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੧੫੬ ਪੰ. ੧੯

Raag Gauri Bairaagan Guru Nanak Dev

ਆਪਣ ਲੀਆ ਜੇ ਮਿਲੈ ਤਾ ਸਭੁ ਕੋ ਭਾਗਨੁ ਹੋਇ ॥

Aapan Leeaa Jae Milai Thaa Sabh Ko Bhaagath Hoe ||

If people could gather it in by their own efforts, then everyone would be so lucky.

ਗਉੜੀ (ਮਃ ੧) (੧੮) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੧੫੬ ਪੰ. ੧੮

Raag Gauri Bairaagan Guru Nanak Dev